

ਗੂਜਰੀ ਮਹਲਾ ੩ ਤੀਜਾ ॥
Goojaree, Third Mehl:

ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥
The One Name is the treasure, O Pandit. Listen to these True Teachings.

ਦੂਜੈ ਭਾਇ ਜੇਤਾ ਪੜਹਿ ਪੜਤ ਗੁਣਤ ਸਦਾ ਦੁਖੁ ਹੋਈ ॥੧॥
No matter what you read in duality, reading and contemplating it, you shall only continue to suffer. ||1||

ਹਰਿ ਚਰਣੀ ਤੂੰ ਲਾਗਿ ਰਹੁ ਗੁਰ ਸਬਦਿ ਸੋਈ ਹੋਈ ॥
So grasp the Lord's lotus feet; through the Word of the Guru's Shabad, you shall come to understand.

ਹਰਿ ਰਸੁ ਰਸਨਾ ਚਾਖੁ ਤੂੰ ਤਾਂ ਮਨੁ ਨਿਰਮਲੁ ਹੋਈ ॥੧॥ ਰਹਾਉ ॥
With your tongue, taste the sublime elixir of the Lord, and your mind shall be rendered immaculately pure. ||1||Pause||

ਸਤਿਗੁਰ ਮਿਲਿਐ ਮਨੁ ਸੰਤੋਖੀਐ ਤਾ ਫਿਰਿ ਤ੍ਰਿਸਨਾ ਭੁਖ ਨ ਹੋਇ ॥
Meeting the True Guru, the mind becomes content, and then, hunger and desire will not trouble you any longer.

ਨਾਮੁ ਨਿਧਾਨੁ ਪਾਇਆ ਪਰ ਘਰਿ ਜਾਇ ਨ ਕੋਇ ॥੨॥
Obtaining the treasure of the Naam, the Name of the Lord, one does not go knocking at other doors. ||2||

ਕਥਨੀ ਬਦਨੀ ਜੇ ਕਰੇ ਮਨਮੁਖਿ ਬੁਝ ਨ ਹੋਇ ॥
The self-willed manmukh babbles on and on, but he does not understand.

ਗੁਰਮਤੀ ਘਟਿ ਚਾਨਣਾ ਹਰਿ ਨਾਮੁ ਪਾਵੈ ਸੋਇ ॥੩॥
One whose heart is illumined, by Guru's Teachings, obtains the Name of the Lord. ||3||

ਸੁਣਿ ਸਾਸਤ੍ਰੁ ਤੂੰ ਨ ਬੁਝਹੀ ਤਾ ਫਿਰਹਿ ਬਾਰੋ ਬਾਰ ॥
You may listen to the Shaastras, but you do not understand, and so you wander from door to door.

ਸੋ ਮੂਰਖੁ ਜੋ ਆਪੁ ਨ ਪਛਾਣਈ ਸਚਿ ਨ ਧਰੇ ਪਿਆਰੁ ॥੪॥
He is a fool, who does not understand his own self, and who does not enshrine love for the True Lord. ||4||

ਸਚੈ ਜਗਤੁ ਡਹਕਾਇਆ ਕਹਣਾ ਕਛੁ ਨ ਜਾਇ ॥

The True Lord has fooled the world - no one has any say in this at all.

ਨਾਨਕ ਜੋ ਤਿਸੁ ਭਾਵੈ ਸੋ ਕਰੇ ਜਿਉ ਤਿਸ ਕੀ ਰਜਾਇ ॥੫॥੭॥੯॥

O Nanak, He does whatever He pleases, according to His Will. ||5||7||9||